

ਰਾਮਕਲੀ ਮਹਲਾ ੫ ॥

Raamkalee, Fifth Mehl:

ਰਾਜਾ ਰਾਮ ਕੀ ਸਰਣਾਇ ॥

I seek the Sanctuary of the Sovereign Lord.

ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥

I have become fearless, singing the Glorious Praises of the Lord of the Universe. In the Saadh Sangat, the Company of the Holy, my pains have been taken away. ||1||Pause||

ਜਾ ਕੈ ਰਾਮੁ ਬਸੈ ਮਨ ਮਾਹੀ ॥

That person, within whose mind the Lord abides,

ਸੋ ਜਨੁ ਦੁਤਰੁ ਪੇਖਤ ਨਾਹੀ ॥

does not see the impassible world-ocean.

ਸਗਲੇ ਕਾਜ ਸਵਾਰੇ ਅਪਨੇ ॥

All one's affairs are resolved,

ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥

by chanting continually the Name of the Lord, Har, Har. ||1||

ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥

The Guru places His hand upon whos forehead,

ਸੋ ਦਾਸੁ ਅਦੇਸਾ ਕਾਹੇ ਕਰੈ ॥

why should that slave of Him feel any anxiety?.

ਜਨਮ ਮਰਣ ਕੀ ਚੂਕੀ ਕਾਣਿ ॥

The fear of birth and death is dispelled;

ਪੂਰੇ ਗੁਰ ਉਪਰਿ ਕੁਰਬਾਣ ॥੨॥

I am a sacrifice to the Perfect Guru. ||2||

ਗੁਰੁ ਪਰਮੇਸਰੁ ਭੇਟਿ ਨਿਹਾਲ ॥

I am enraptured, meeting with the Guru, the Transcendent Lord.

ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥

He alone obtains the Blessed Vision of the Lord's Darshan, who is blessed by His Mercy.

ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥

One who is blessed by the Grace of the Supreme Lord God,

ਸਾਧਸੰਗਿ ਸੋ ਭਵਜਲੁ ਤਰੈ ॥੩॥

crosses over the terrifying world-ocean in the Saadh Sangat, the Company of the Holy. ||3||

ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥

Drink in the Ambrosial Nectar, O Beloved Holy people.

ਮੁਖ ਊਜਲ ਸਾਚੈ ਦਰਬਾਰੇ ॥

Your face shall be radiant and bright in the Court of the Lord.

ਅਨਦ ਕਰਹੁ ਤਜਿ ਸਗਲ ਬਿਕਾਰ ॥

Celebrate and be blissful, and abandon all corruption.

ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥

O Nanak, meditate on the Lord and cross over. ||4||42||53||